

ਰਾਗੁ ਸੂਹੀ ਮਹਲਾ ੪ ਅਸਟਪਦੀਆ ਘਰੁ ੧੦

Raag Soohi, Fourth Mehl, Ashtapadees, Tenth House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ ॥

Deep within myself, I have enshrined true love for my Beloved.

ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮ੍ਹਣੈ ॥੧॥

My body and soul are in ecstasy; I see my Guru before me. ||1||

ਮੈ ਹਰਿ ਹਰਿ ਨਾਮੁ ਵਿਸਾਹੁ ॥

I have purchased the Name of the Lord, Har, Har.

ਗੁਰ ਪੂਰੇ ਤੇ ਪਾਇਆ ਅੰਮ੍ਰਿਤੁ ਅਗਮ ਅਥਾਹੁ ॥੧॥ ਰਹਾਉ ॥

I have obtained the Inaccessible and Unfathomable Ambrosial Nectar from the Perfect Guru. ||1||Pause||

ਹਉ ਸਤਿਗੁਰੁ ਵੇਖਿ ਵਿਗਸੀਆ ਹਰਿ ਨਾਮੇ ਲਗਾ ਪਿਆਰੁ ॥

Gazing upon the True Guru, I blossom forth in ecstasy; I am in love with the Name of the Lord.

ਕਿਰਪਾ ਕਰਿ ਕੈ ਮੇਲਿਅਨੁ ਪਾਇਆ ਮੋਖ ਦੁਆਰੁ ॥੨॥

Through His Mercy, the Lord has united me with Himself, and I have found the Door of Salvation. ||2||

ਸਤਿਗੁਰੁ ਬਿਰਹੀ ਨਾਮ ਕਾ ਜੇ ਮਿਲੈ ਤ ਤਨੁ ਮਨੁ ਦੇਉ ॥

The True Guru is the Lover of the Naam, the Name of the Lord. Meeting Him, I dedicate my body and mind to Him.

ਜੇ ਪੂਰਬਿ ਹੋਵੈ ਲਿਖਿਆ ਤਾ ਅੰਮ੍ਰਿਤੁ ਸਹਜਿ ਪੀਏਉ ॥੩॥

And if it is so pre-ordained, then I shall automatically drink in the Ambrosial Nectar. ||3||

ਸੁਤਿਆ ਗੁਰੁ ਸਾਲਾਹੀਐ ਉਠਦਿਆ ਭੀ ਗੁਰੁ ਆਲਾਉ ॥

Praise the Guru while you are asleep, and call on the Guru while you are up.

ਕੋਈ ਐਸਾ ਗੁਰਮੁਖਿ ਜੇ ਮਿਲੈ ਹਉ ਤਾ ਕੇ ਧੋਵਾ ਪਾਉ ॥੪॥

If only I could meet such a Gurmukh; I would wash His Feet. ||4||

ਕੋਈ ਐਸਾ ਸਜਣੁ ਲੋੜਿ ਲਹੁ ਮੈ ਪ੍ਰੀਤਮੁ ਦੇਇ ਮਿਲਾਇ ॥

I long for such a Friend, to unite me with my Beloved.

ਸਤਿਗੁਰਿ ਮਿਲਿਐ ਹਰਿ ਪਾਇਆ ਮਿਲਿਆ ਸਹਜਿ ਸੁਭਾਇ ॥੫॥

Meeting the True Guru, I have found the Lord. He has met me, easily and effortlessly. ||5||

ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ ॥

The True Guru is the Ocean of Virtue of the Naam, the Name of the Lord. I have such a yearning to see Him!

ਹਉ ਤਿਸੁ ਬਿਨੁ ਘੜੀ ਨ ਜੀਵਉ ਬਿਨੁ ਦੇਖੇ ਮਰਿ ਜਾਉ ॥੬॥

Without Him, I cannot live, even for an instant. If I do not see Him, I die. ||6||

ਜਿਉ ਮਛਲੀ ਵਿਣੁ ਪਾਣੀਐ ਰਹੈ ਨ ਕਿਤੈ ਉਪਾਇ ॥

As the fish cannot survive at all without water,

ਤਿਉ ਹਰਿ ਬਿਨੁ ਸੰਤੁ ਨ ਜੀਵਈ ਬਿਨੁ ਹਰਿ ਨਾਮੈ ਮਰਿ ਜਾਇ ॥੭॥

the Saint cannot live without the Lord. Without the Lord's Name, he dies. ||7||

ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਮਾਉ ॥

I am so much in love with my True Guru! How could I even live without the Guru, O my mother?

ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ ॥੮॥

I have the Support of the Word of the Guru's Bani. Attached to Gurbani, I survive. ||8||

ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ ਮਾਇ ॥

The Name of the Lord, Har, Har, is a jewel; by the Pleasure of His Will, the Guru has given it, O my mother.

ਮੈ ਧਰ ਸਚੇ ਨਾਮ ਕੀ ਹਰਿ ਨਾਮਿ ਰਹਾ ਲਿਵ ਲਾਇ ॥੯॥

The True Name is my only Support. I remain lovingly absorbed in the Lord's Name. ||9||

ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿ ਨਾਮੋ ਦੇਇ ਦ੍ਰਿੜਾਇ ॥

The wisdom of the Guru is the treasure of the Naam. The Guru implants and enshrines the Lord's Name.

ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ ॥੧੦॥

He alone receives it, he alone gets it, who comes and falls at the Guru's Feet. ||10||

ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮੁ ਆਖੈ ਆਇ ॥

If only someone would come and tell me the Unspoken Speech of the Love of my Beloved.

ਤਿਸੁ ਦੇਵਾ ਮਨੁ ਆਪਣਾ ਨਿਵਿ ਨਿਵਿ ਲਾਗਾ ਪਾਇ ॥੧੧॥

I would dedicate my mind to him; I would bow down in humble respect, and fall at his feet. ||11||

ਸਜਣੁ ਮੇਰਾ ਏਕੁ ਤੂੰ ਕਰਤਾ ਪੁਰਖੁ ਸੁਜਾਣੁ ॥

You are my only Friend, O my All-knowing, All-powerful Creator Lord.

ਸਤਿਗੁਰਿ ਮੀਤਿ ਮਿਲਾਇਆ ਮੈ ਸਦਾ ਸਦਾ ਤੇਰਾ ਤਾਣੁ ॥੧੨॥

You have brought me to meet with my True Guru. Forever and ever, You are my only strength. ||12||

ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨਾ ਜਾਇ ॥

My True Guru, forever and ever, does not come and go.

ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥

He is the Imperishable Creator Lord; He is permeating and pervading among all. ||13||

ਰਾਮ ਨਾਮ ਧਨੁ ਸੰਚਿਆ ਸਾਬਤੁ ਪੁੰਜੀ ਰਾਸਿ ॥

I have gathered in the wealth of the Lord's Name. My facilities and faculties are intact, safe and sound.

ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥੧੪॥੧॥੨॥੧੧॥

O Nanak, I am approved and respected in the Court of the Lord; the Perfect Guru has blessed me! ||14||1||2||11||